



Punjab Government Gazette

Published by Authority

No.7]

CHANDIGARH, FRIDAY, FEBRUARY 14, 2025 (MAGHA 25, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ

(ਉਚੇਰੀ ਸਿੱਖਿਆ-1 ਸ਼ਾਖਾ)

ਨੋਟੀਫਿਕੇਸ਼ਨ

ਮਿਤੀ 23 ਜਨਵਰੀ, 2025

ਨੰ: HED-EDU10M.L/20/2023-4edu/E-519688/I/1016925/2025.— ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਰਾਜ ਦੇ ਗ੍ਰਾਂਟ-ਇਨ-ਏਡ ਕਾਲਜਾਂ ਵਿੱਚ ਨਾਨ-ਟੀਚਿੰਗ ਅਮਲੇ (ਕਲਰਕ, ਲੈਬ ਅਟੈਂਡੈਂਟ) ਦੀਆਂ ਖਾਲੀ 342 ਆਸਾਮੀਆਂ ਵਿਰੁੱਧ 36 (27 ਕਲਰਕ ਅਤੇ 09 ਲੈਬ ਅਟੈਂਡੈਂਟ) ਨਾਨ-ਟੀਚਿੰਗ ਅਮਲੇ (ਜਿਨ੍ਹਾਂ ਦਾ ਤਿੰਨ ਸਾਲ ਦਾ ਸਮਾਂ ਮਿਤੀ 15.07.2024 ਤੱਕ ਪੂਰਾ ਹੋ ਚੁੱਕਾ ਹੈ), ਦੀ ਤਿੰਨ ਸਾਲ ਪੂਰੇ ਹੋਣ ਦੀ ਮਿਤੀ ਤੋਂ ਰੈਗੂਲਰ ਤਨਖਾਹ ਦੀ ਗ੍ਰਾਂਟ (75% ਗ੍ਰਾਂਟ-ਇਨ-ਏਡ ਸਕੀਮ ਤਹਿਤ) ਦੇਣ ਦੀ ਪ੍ਰਵਾਨਗੀ ਦਿੰਦੇ ਹਨ।

ਸਬੰਧਤ ਕਾਲਜਾਂ ਦੀਆਂ ਮੈਨੇਜਮੈਂਟਾਂ 27+09=36 (ਨਾਲ ਨੱਥੀ) ਲਿਸਟ ਨਾਨ-ਟੀਚਿੰਗ ਅਮਲੇ (27 ਕਲਰਕ ਅਤੇ 09 ਲੈਬ ਅਟੈਂਡੈਂਟ), ਜੋ ਕਿ ਮੈਨੇਜਮੈਂਟਾਂ ਦੇ ਹੀ ਕਰਮਚਾਰੀ ਹਨ, ਨੂੰ ਉਹਨਾਂ ਦੇ ਤਿੰਨ ਸਾਲ ਪੂਰੇ ਹੋਣ ਦੀ ਮਿਤੀ ਤੋਂ ਰੈਗੂਲਰ ਕਰਨ ਸਬੰਧੀ ਮੁਕੰਮਲ ਕਾਰਵਾਈ ਮੈਨੇਜਮੈਂਟਾਂ ਆਪਣੇ ਪੱਧਰ ਤੇ ਕਰਨਗੀਆਂ। ਮੈਨੇਜਮੈਂਟਾਂ ਇਹਨਾਂ 36 ਨਾਨ-ਟੀਚਿੰਗ ਅਮਲੇ ਨੂੰ ਰੈਗੂਲਰ ਕਰਨ ਸਬੰਧੀ ਅਗਲੇਰੀ ਕਾਰਵਾਈ ਕਰਦੇ ਸਮੇਂ ਪੰਜਾਬ ਸਰਕਾਰ, ਸਬੰਧਤ ਯੂਨੀਵਰਸਿਟੀ ਅਤੇ ਗ੍ਰਾਂਟ ਇੰਨ ਏਡ ਸਕੀਮ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਪਾਬੰਦ ਹੋਣਗੀਆਂ।

ਕਮਲ ਕਿਸ਼ੋਰ ਯਾਦਵ, ਆਈ.ਏ.ਐਸ.,

ਚੰਡੀਗੜ੍ਹ

ਮਿਤੀ 20 ਜਨਵਰੀ, 2025

ਸਕੱਤਰ, ਪੰਜਾਬ ਸਰਕਾਰ

ਉਚੇਰੀ ਸਿੱਖਿਆ ਵਿਭਾਗ